

ਰਾਗੁ ਸੋਰਠਿ ॥
Raag Sorat'h:

ਭੁਖੇ ਭਗਤਿ ਨ ਕੀਜੈ ॥
I am so hungry, I cannot perform devotional worship service.

ਯਹ ਮਾਲਾ ਅਪਨੀ ਲੀਜੈ ॥
Here, Lord, take back Your mala.

ਹਉ ਮਾਂਗਉ ਸੰਤਨ ਰੇਨਾ ॥
I beg for the dust of the feet of the Saints.

ਮੈ ਨਾਹੀ ਕਿਸੀ ਕਾ ਦੇਨਾ ॥੧॥
I do not owe anyone anything. ||1||

ਮਾਧੋ ਕੈਸੀ ਬਨੈ ਤੁਮ ਸੰਗੇ ॥
O Lord, how can I be with You?

ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥
If You do not give me Yourself, then I shall beg until I get You. ||Pause||

ਦੁਇ ਸੇਰ ਮਾਂਗਉ ਚੂਨਾ ॥
I ask for two kilos of flour,

ਪਾਉ ਘੀਉ ਸੰਗਿ ਲੂਨਾ ॥
and half a pound of ghee, and salt.

ਅਧ ਸੇਰੁ ਮਾਂਗਉ ਦਾਲੇ ॥
I ask for a pound of beans,

ਮੋ ਕਉ ਦੋਨਉ ਵਖਤ ਜਿਵਾਲੇ ॥੨॥
which I shall eat twice a day. ||2||

ਖਾਟ ਮਾਂਗਉ ਚਉਪਾਈ ॥
I ask for a cot, with four legs,

ਸਿਰਹਾਨਾ ਅਵਰ ਤੁਲਾਈ ॥
and a pillow and mattress.

ਉਪਰ ਕਉ ਮਾਂਗਉ ਖੀਂਧਾ ॥

I ask for a quit to cover myself.

ਤੇਰੀ ਭਗਤਿ ਕਰੈ ਜਨੁ ਥੀਧਾ ॥੩॥

Your humble servant shall perform Your devotional worship service with love.

॥3॥

ਮੈ ਨਾਹੀ ਕੀਤਾ ਲਬੋ ॥

I have no greed;

ਇਕੁ ਨਾਉ ਤੇਰਾ ਮੈ ਫਬੋ ॥

Your Name is the only ornament I wish for.

ਕਹਿ ਕਬੀਰ ਮਨੁ ਮਾਨਿਆ ॥

Says Kabeer, my mind is pleased and appeased;

ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥

now that my mind is pleased and appeased, I have come to know the Lord.

॥4॥11॥